

ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ
 ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ
 ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ
 ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ
 ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ
 ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ
 ਸਾਧ ਦਰਸਨਾ ॥੪॥੧੩॥੪੩॥ {ਪੰਨਾ 811}

ਪਦਅਰਥ:- ਕੈ ਬਾਸਬੈ—ਦੇ ਵਸੇਬੇ ਨਾਲ। ਕਲਮਲ—ਪਾਪ। ਸਭਿ—ਸਾਰੇ। ਸੇਤੀ—ਨਾਲ।
 ਰੰਗਿ—ਪ੍ਰੇਮ-ਰੰਗ ਵਿਚ। ਤਾ ਤੇ—ਉਸ (ਪ੍ਰੇਮ-ਰੰਗ) ਦੇ ਕਾਰਨ। ਤੇ—ਤੋਂ, ਦੇ ਕਾਰਨ। ਗਰਭਿ—
 ਗਰਭ ਵਿਚ, ਜਨਮ ਮਰਨ ਦੇ ਗੇੜ ਵਿਚ। ਗ੍ਰਸਨਾ—ਫਸਣਾ।1।

ਸੂਚੀ—ਸੁੱਚੀ, ਪਵਿੱਤਰ। ਰਸਨਾ—ਜੀਭ। ਨਿਰਮਲ—ਸਾਫ਼, ਪਵਿੱਤਰ। ਹੋਈ ਹੈ—ਹੋ ਜਾਂਦੇ ਹਨ।1।
 ਰਹਾਉ।

ਰਸੁ—ਸੁਆਦ। ਧ੍ਰਾਪਿਆ—ਰੱਜ ਗਿਆ। ਮਨਿ—ਮਨ ਵਿਚ। ਹਸਨਾ—ਖਿੜ ਪਿਆ। ਉਲਟਿ—
 (ਮਾਇਆ ਦੇ ਮੋਹ ਵਲੋਂ) ਪਰਤ ਕੇ। ਕਮਲੁ—ਹਿਰਦੇ ਦਾ ਕੋਲ ਫੁੱਲ। ਬਿਗਸਨਾ—ਖਿੜ ਪਿਆ।2।

ਸੀਤਲ—ਠੰਢਾ-ਠਾਰ। ਸਭ ਤ੍ਰਿਸਨਾ—ਸਾਰੀ ਤ੍ਰੇਹ (ਮਾਇਆ ਦੀ)। ਦਹ ਦਿਸ—ਦਸੀਂ ਪਾਸੀਂ।
 ਧਾਵਤ—ਦੌੜ-ਭੱਜ। ਥਾਨਿ—ਥਾਂ ਵਿਚ।3।

ਰਾਖਨਹਾਰੈ—ਰੱਖਿਆ ਕਰ ਸਕਣ ਵਾਲੇ ਪ੍ਰਭੂ ਨੇ। ਭ੍ਰਮ—ਭਟਕਣਾ, ਭਰਮ-ਵਹਿਮ। ਭਸਨਾ—
 ਭਸਮ, ਸੁਆਹ। ਨਿਧਾਨ—ਖਜ਼ਾਨੇ। ਪੇਖਿ—ਵੇਖ ਕੇ। ਸਾਧ ਦਰਸਨਾ—ਗੁਰੂ ਦਾ ਦਰਸ਼ਨ।4।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ। ਗੁਰੂ
 ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ
 ਹੋ ਜਾਂਦਾ ਹੈ।1। ਰਹਾਉ।

ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ। (ਸਾਧ ਸੰਗਤਿ
 ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ
 ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ।1।

(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ। ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ। ਹਿਰਦਾ-ਕੈਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ।2।

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ। (ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ।3।

ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ। ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੇ, ਮਾਨੇ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ।4।13। 43।